



ਦਫਤਰ ਜਿਲਾ ਮੈਜਿਸਟਰੇਟ, ਜਲੰਧਰ

Office of the District Magistrate

Jalandhar (Punjab)

No.

Date

Phone :0181-2224783(O)
:0181-2459664(R)
Fax :0181-2224727
Email: dc.jal@punjabmail.gov.in

ਹੁਕਮ-

ਕੋਵਿਡ-19 (ਕੋਰੋਨਾ ਵਾਇਰਸ) ਦੀ ਬੀਮਾਰੀ ਵਿਸ਼ਵ ਭਰ ਵਿੱਚ ਫੈਲੀ ਹੋਈ ਹੈ। ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਬੀਮਾਰੀ ਘੋਸ਼ਿਤ ਕੀਤਾ ਜਾ ਚੁੱਕਾ ਹੈ ਅਤੇ ਇਸ ਨੇ ਆਪਣੇ ਪੈਰ ਭਾਰਤ ਵਿੱਚ ਵੀ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਿਸ ਦੀ ਰੋਕਥਾਮ ਕਰਨੀ ਬਹੁਤ ਜ਼ਰੂਰੀ ਹੋ ਚੁੱਕੀ ਹੈ। ਇਸ ਸਬੰਧੀ ਇਸ ਦਫਤਰ ਦੇ ਪੱਤਰ ਨੰ. 3062-85 /ਐਮ.ਸੀ.4/ਐਮ.ਏ ਮਿਤੀ 23.03.2020 ਰਾਹੀਂ ਜਿਲ੍ਹਾ ਜਲੰਧਰ ਵਿੱਚ ਕਰਫਿਊ ਲਾਗੂ ਕਰਨ ਸਬੰਧੀ ਹੁਕਮ ਵੀ ਜਾਰੀ ਕੀਤੇ ਗਏ ਹਨ।

ਇਸ ਕਰਫਿਊ ਦੌਰਾਨ ਲੋਕਾਂ ਤੱਕ ਸਹੀ ਸੂਚਨਾ ਪਹੁੰਚਾਉਣ ਲਈ ਕੇਬਲ ਟੀ.ਵੀ ਦਾ ਬਹੁਤ ਜ਼ਿਆਦਾ ਮਹੱਤਵ ਹੈ। ਇਸ ਐੱਖੀ ਘੜੀ ਦੇ ਵਿੱਚ ਲੋਕਾਂ ਦੀ ਸਿਹਤ ਸੰਭਾਲ ਸਬੰਧੀ ਜੇ ਵੀ ਸੂਚਨਾ ਜਾਂ ਖਬਰਾਂ ਹਨ ਉਹ ਲੋਕਾਂ ਤੱਕ ਟੀ.ਵੀ ਰਾਹੀਂ ਪਹੁੰਚ ਰਹੀਆਂ ਹਨ। ਜਿਵੇਂ ਕਿ ਸਿਹਤ ਦਾ ਖਿਆਲ ਕਿਵੇਂ ਰਖਣਾ ਹੈ, ਕਾਨੂੰਨ ਦੀ ਸਥਿਤੀ ਬਾਰੇ, ਬੀਮਾਰੀਆਂ ਤੋਂ ਬਚਣ ਲਈ ਕਿਨ੍ਹਾਂ ਗਲਾਂ ਦਾ ਧਿਆਨ ਰਖਣਾ ਹੈ ਆਦਿ। ਇਸ ਤੋਂ ਇਲਾਵਾ ਲੋਕਾਂ ਨੂੰ ਲਗਾਤਾਰ ਘਰ ਰਹਿਣੋਂ ਹੋਏ ਮਨੋਰੰਜਨ ਦੀ ਵੀ ਲੋੜ ਹੈ। ਇਸ ਸਥਿਤੀ ਨੂੰ ਸੰਭਾਲਣ ਦੇ ਲਈ ਕੇਬਲ ਟੀ.ਵੀ ਦਾ ਚਲਣਾ ਬਹੁਤ ਲਾਜ਼ਮੀ ਹੈ।

ਇਸ ਲਈ, ਮੈਂ, ਵਰਿੰਦਰ ਕੁਮਾਰ ਸ਼ਰਮਾ, ਆਈ.ਏ.ਐਸ, ਜਿਲ੍ਹਾ ਮੈਜਿਸਟਰੇਟ, ਜਲੰਧਰ, ਕੇਬਲ ਟੀ.ਵੀ ਦੀਆਂ ਸੇਵਾਵਾਂ ਨੂੰ Essential Services ਕਰਾਰ ਦਿੰਦੇ ਹੋਏ National Disaster Management Act, 2005 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਇਹ ਹੁਕਮ ਦਿੰਦਾ ਹਾਂ ਕਿ ਕਰਫਿਊ ਦੌਰਾਨ ਜਿਲ੍ਹਾ ਜਲੰਧਰ ਵਿੱਚ ਕਿਸੇ ਵੀ ਵਿਅਕਤੀ ਦਾ ਕੇਬਲ ਕੁਨੈਕਸ਼ਨ ਨਹੀਂ ਕਟਿਆ ਜਾਵੇਗਾ ਅਤੇ ਨਾ ਹੀ ਕੋਈ ਮੈਨ ਰਿਲੇ ਕਰਨ ਵਾਲਾ ਕਿਸੇ ਛੋਟੇ ਰਿਲੇ ਕਰਨ ਵਾਲੇ ਦਾ ਕੁਨੈਕਸ਼ਨ ਕਟੇਗਾ। ਕਰਫਿਊ ਦੇ ਸਮੇਂ ਘਰੋ-ਘਰ ਜਾਕੇ ਗਰਾਹੀ ਕਰਨਾ ਸੰਭਵ ਨਹੀਂ ਹੈ। ਜੇਕਰ ਕੋਈ ਵਿਅਕਤੀ ਆਪਣਾ ਕੇਬਲ ਬਿਲ ਨਹੀਂ ਦੇ ਸਕਦਾ ਤਾਂ ਉਸ ਨੂੰ ਕੇਬਲ ਦਾ ਬਿਲ ਦੇਣ ਲਈ ਫੋਰਸ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਬਿਲ ਨਾ ਦੇਣ ਦੀ ਸੂਰਤ ਵਿੱਚ ਉਸ ਦਾ ਕੁਨੈਕਸ਼ਨ ਕਟਿਆ ਜਾਵੇਗਾ। ਜਦੋਂ ਇਹ ਮਹਾਂਮਾਰੀ ਦਾ ਪਰਕੋਪ ਖਤਮ ਹੋ ਜਾਂਦਾ ਹੈ ਤਾਂ ਉਸ ਤੋਂ ਬਾਅਦ ਰਹਿੰਦੇ ਮਹੀਨਿਆਂ ਦਾ ਬਿੱਲ ਕੇਬਲ ਕੰਪਨੀ ਵਲੋਂ ਵਸੂਲ ਕੀਤਾ ਜਾ ਸਕਦਾ ਹੈ।

ਕੇਂਦਰ ਅਤੇ ਰਾਜ ਸਰਕਾਰ ਵਲੋਂ ਕੋਵਿਡ-19 ਨੂੰ ਮਹਾਂਮਾਰੀ ਘੋਸ਼ਿਤ ਕਰਕੇ National Disaster Management Act, 2005 ਨੂੰ Invoke ਕੀਤਾ ਜਾ ਚੁੱਕਾ ਹੈ। ਇਸ ਲਈ ਇਹ ਆਰਡਰ ਲੋਕ ਹਿਤ ਨੂੰ ਧਿਆਨ ਵਿੱਚ ਰਖਦੇ ਹੋਏ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਪਾਸ ਕੀਤਾ ਜਾ ਰਿਹਾ ਹੈ।



ਜਿਲ੍ਹਾ ਮੈਜਿਸਟਰੇਟ,
ਜਲੰਧਰ।



ਪਿੱਠ ਅੰਕਣ ਨੰ. 5154-5170 ਐਮ.ਸੀ.4/ਐਮ.ਏ ਮਿਤੀ- 04.04.2020

ਇਸ ਦਾ ਇਕ ਉਤਾਰਾ ਹੇਠ ਦਰਜ ਨੂੰ ਸੂਚਨਾ ਅਤੇ ਲੋੜੀਂਦੀ ਕਾਰਵਾਈ ਹਿੱਤ ਭੇਜਿਆ ਜਾਂਦਾ ਹੈ-

1. ਮੁੱਖ ਸਕੱਤਰ, ਪੰਜਾਬ ਸਰਕਾਰ, ਚੰਡੀਗੜ੍ਹ।
2. ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਚੰਡੀਗੜ੍ਹ।
3. ਕਮਿਸ਼ਨਰ ਜਲੰਧਰ ਮੰਡਲ, ਜਲੰਧਰ
4. ਕਮਿਸ਼ਨਰ ਆਫ ਪੁਲਿਸ ਜਲੰਧਰ ਅਤੇ ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਜਲੰਧਰ
5. ਸਮੂਹ ਉਪ ਮੰਡਲ ਮੈਜਿਸਟਰੇਟ, ਜਿਲ੍ਹਾ ਜਲੰਧਰ।
6. ਜਿਲ੍ਹਾ ਲੋਕ ਸਪੰਰਕ ਅਫਸਰ, ਜਲੰਧਰ
7. ਸੁਪਪਡੰਟ ਗਰੇਡ-1, ਪੀ.ਏ. ਟੂ ਡੀ.ਐਮ., ਸਟੈਨੇ ਟੂ ਏ.ਡੀ.ਐਮ, ਸਟੈਨੇ ਟੂ ਏ.ਸੀ(ਜ), ਸਟੈਨੇ ਟੂ ਏ.ਸੀ(ਸਿ)


ਵਾ. ਜਿਲ੍ਹਾ ਮੈਜਿਸਟਰੇਟ
ਜਲੰਧਰ।